

ਮੁਖਵਾਕ ਨੰਬਰ ੧੯

[ਆਦਿ ਅੰਗ ੫੪੩]

**ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥**  
**ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ**  
**ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੁ ਮਨਾ ॥**  
**ਮੁਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੀਤਿ ਨਾਨਕ ਸਰਣਿ ਤੇਰੀ ਰਖਿ**  
**ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥**  
**ਧੁਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ**  
**ਹੋਹਿ ਤਿਨੁ ਸੰਗਿ ਜਿਨੁ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥**  
**ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੀਤਿ ਨਾਨਕੁ ਵਡਭਾਗਿ ਪਾਈਅਹਿ**  
**ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੀਜਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ**  
**ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ**  
**ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਗੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ**  
**ਸਰਣੀ ਮਨਿ ਤਿਨਾ ਓਮਾਹਾ ॥ ਬਿਨਵੀਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ**  
**ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ**  
**ਕਰਤਾ ਪੁਰਖੁ ਮੁਰਾਰੀ ਰਾਮ ॥ ਦੁਖੁ ਰੋਗੁ ਨ ਭਉ ਬਿਆਪੈ ਜਿਨੀ ਹਰਿ ਹਰਿ ਧਿਆਇਆ ॥ ਸੰਤ**  
**ਪ੍ਰਸਾਦਿ ਤਰੇ ਭਵਜਲੁ ਪੁਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ**  
**ਪੁਰਖੁ ਅਪਾਰੀ ॥ ਬਿਨਵੀਤਿ ਨਾਨਕੁ ਸਿਮਰਿ ਹਰਿ ਹਰਿ ਇਛੁ ਪੁੰਨੀ ਹਮਾਰੀ ॥੪॥੩॥**

### ਬਿਹਾਗੜਾ ਮਹਲਾ ੫ ॥

ਬਿਹਾਗੜਾ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਪਰਮ ਪਵਿੱਤਰ ਉਪਦੇਸ਼ ਬਖਸ਼ ਰਹੇ ਹਨ।

**ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥**

ਹੇ ਰਾਮ=ਵਾਹਿਗੁਰੂ ਪੂਰੇ=ਪੂਰਨ ਪਾਰਬ੍ਰਹਮ=ਪਾਰ ਉਰਾਰ ਤੋਂ ਰਹਿਤ ਗੁਰ=ਪੂਜਯ ! ਆਪ ਇਹੋ ਜਿਹੀ ਕਿਰਪਾ ਕਰੋ ਜੋ ਅਨਦਿਨੁ=ਰਾਤ ਦਿਨ ਆਪ ਜੀ ਦੇ ਨਾਮ ਨੂੰ ਵਖਾਣਾ=ਕਥਨ ਕਰਦਾ ਰਹਾਂ।

**ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥**

ਹਰਿ=ਵਾਹਿਗੁਰੂ ਦੇ ਜਸ ਰੂਪ ਅੰਮ੍ਰਿਤ ਬਾਣੀ ਨੂੰ ਉਚਾਰਣਾ ਕਰਾਂ ਅਤੇ ਹੇ ਰਾਮ ਤੇਰਾ ਭਾਣਾ ਮੈਨੂੰ ਮਿਠਾ ਲਾਗੇ।

**ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥**

ਹੇ ਕਿਰਪਾ ਸਰੂਪ ਦਇਆ ਕਰਨ ਵਾਲੇ ਗੋ=ਧਰਤੀ ਦੀ ਪਾਲ=ਪਾਲਣਾ ਕਰਨ ਵਾਲੇ ਅਤੇ ਗੋ=ਬੇਦਾਂ ਕਰਕੇ ਬਿੰਦ=ਜਾਨਣ ਯੋਗ ਆਪ ਜੀ ਤੋਂ ਬਿਨਾਂ ਮੇਰਾ ਹੋਰ ਕੋਈ ਆਸਰਾ ਨਹੀਂ ਹੈ।

**ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੁ ਮਨਾ ॥**

ਹੇ ਅਪਾਰ=ਪਾਰਾਵਾਰ ਤੋਂ ਰਹਿਤ ਗੁਣਾਂ ਵਾਲੇ ਪੂਰਨ=ਪਰੀਪੂਰਨ ਆਪ ਸਰਬ ਕਲਾ ਸਮਰੱਥ ਅਤੇ

ਅਗਥ=ਅਕੱਥ ਵਾ ਕਥਨ ਤੋਂ ਰਹਿਤ ਹੋ। ਅਗਥ=ਗਥ, ਵਾ-ਕਥਾ ਜੈਸਾ ਕਿ ਗਾਥਾ ਰੂਪ ਬਾਣੀ ਹੈ “ਅ” ਮੂਹਰੇ ਨਿਖੇਪੀ ਵਿਚ ਲੱਗਦਾ ਹੈ। ਜੀਵ ਨੂੰ ਤਨ, ਮਨ, ਧਨ ਆਪ ਜੀ ਦਾ ਦਿੱਤਾ ਹੋਇਆ ਮਨਾ=ਮੰਨਿਆ ਹੈ।

### **ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥**

ਮੈਂ ਮੂਰਖ=ਮੂੜ ਵਾ ਮੱਤ ਤੋਂ ਹੀਣਾ, ਮੁਗਧ=ਅਗਿਆਨ ਨੂੰ ਪ੍ਰਾਪਤ ਹੋਇਆ ਹਾਂ। ਅਨਾਥ=ਯਤੀਮ ਹਾਂ ਚੰਚਲ ਮਨ ਵਾਲਾ ਬਲਹੀਨ=ਗਿਆਨ ਬਲ ਤੋਂ ਹੀਣਾ ਹਾਂ, ਨੀਚ ਸੰਕਲਪ ਦੇ ਪੈਦਾ ਕਰਨ ਵਾਲਾ ਹਾਂ ਅਜਾਣਾ=ਬੇਸਮਝ ਹਾਂ।

### **ਬਿਨਵੀਤ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਮੈਂ ਆਪ ਜੀ ਦੀ ਸ਼ਰਣ ਪਿਆ ਹਾਂ ਮੈਨੂੰ ਆਵਣ ਜਾਣ ਭਾਵ ਜੰਮਣ ਮਰਣ ਵਲੋਂ ਰਖ ਲੇਵੋ। [ਇਸ ਪੰਗਤੀ ਦਾ ਅਰਥ ਉਪਰਲੀ ਪੰਗਤੀ ਨੂੰ ਚੇਤੇ ਰਖ ਕੇ ਕਰਣਾ।]

### **ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥**

ਹੇ ਹਰਿ=ਵਾਹਿਗੁਰੂ ਜੀਉ=ਜੀ! ਮੈਨੂੰ ਸੰਤਾਂ ਮਹਾਂਪੁਰਸ਼ਾਂ ਦੀ ਸ਼ਰਣੀ ਪਾਉ ਤਾਂਕਿ ਮੈਂ ਹਰਿ ਨੀਤਾ=ਹਰ ਰੋਜ਼ ਰਾਮ=ਵਾਹਿਗੁਰੂ ਦੇ ਗੁਣ ਗਾਉਂਦਾ ਰਹਾਂ।

### **ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥**

ਹੇ ਵਾਹਿਗੁਰੂ ਜੀਉ ਭਗਤਾਂ ਦੇ ਚਰਨਾਂ ਦੀ ਧੂਰਿ=ਧੂੜੀ ਮੇਰੇ ਮਨ ਤਨ ਵਿਖੇ ਲਗ ਜਾਵੇ। ਹੇ ਰਾਮ=ਵਾਹਿਗੁਰੂ! ਜਿਸ ਤੋਂ ਮੈਂ ਸਾਰਿਆਂ ਪਾਪਾਂ ਤੋਂ ਪਵਿਤ੍ਰ ਹੋ ਜਾਵਾਂ ਅਥਵਾ ਸਭ ਤਰ੍ਹਾਂ ਦੇ ਪਾਪ ਕਰਕੇ ਪਤਿਤ ਹੋਇਆ ਹਾਂ ਪਤਿਤ ਹਾਂ ਪਤਿਤ ਤੋਂ ਪਵਿਤ੍ਰ ਹੋ ਜਾਵਾਂ।

### **ਪਤਿਤਾ ਪੁਨੀਤਾ ਹੋਹਿ ਤਿਨ੍ ਸੰਗਿ ਜਿਨ੍ ਬਿਧਾਤਾ ਪਾਇਆ ॥**

ਜਿਨ੍ਹਾਂ ਭਗਤ ਜਨਾਂ ਨੇ ਬਿਧਾਤਾ=ਫਲਬਰ ਦਾਤੇ=ਕਰਤਾਰ ਨੂੰ ਪਾਇਆ ਹੈ ਉਹਨਾਂ ਦੀ ਸੰਗਤ ਕਰਕੇ ਸਭ ਪਤਿਤਾ=ਪਾਪੀ ਪੁਨੀਤਾ=ਪਵਿਤ੍ਰ ਹੋ ਜਾਂਦੇ ਹਨ।

### **ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥**

ਜੋ ਨਾਮ ਵਿਚ ਰਾਤੇ=ਰਚੇ ਹੋਏ ਹਨ। ਰਚਣਾ=ਮਨ ਦਾ ਖੱਚਤ ਹੋਣਾ ਭਾਵ ਜੋ ਨਾਮ ਵਿਚ ਖੱਚਤ ਹੋਇ ਹਨ ਉਹ ਜੀਵਨ ਦਾਤੇ ਹਨ। ਜਿਨ੍ਹਾਂ ਦਾ ਨਿਤਾਪ੍ਰਤੀ ਸਵਾਇਆ=ਬਹੁਤਾ ਜਸ ਵਾਹਿਗੁਰੂ ਨੇ ਕਰਾਇਆ ਹੈ ਅਥਵਾ ਉਹ ਜੀਅ ਦਾਤੇ=ਜੀਵਨ ਦਾਨ ਦੇਣ ਵਾਲੇ ਪ੍ਰਮਾਤਮਾ ਦੇ ਰੰਗ ਵਿੱਚ ਰੰਗੇ ਗਏ ਹਨ ਵਾਹਿਗੁਰੂ ਦੇ ਦੇਣ ਕਰਕੇ ਉਹਨਾਂ ਦਾ ਜਸ ਨਿਤ ਹੀ ਸਵਾਏ ਤੋਂ ਸਵਾਇਆ ਚੜਦਾ ਹੈ।

### **ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥**

ਜਿਨ੍ਹਾਂ ਨੇ ਹਰਿ=ਵਾਹਿਗੁਰੂ ਨਾਮ ਨੂੰ ਜਪ ਕੇ ਆਤਮੁ=ਮਨ ਨੂੰ ਜੀਤਾ=ਜਿਤ ਲਿਆ ਹੈ ਉਹਨਾਂ ਨੂੰ [ਰਿਧਿ=ਰਿਧਿ ਉਸ ਸ਼ਕਤੀ ਦਾ ਨਾਮ ਹੈ ਜੋ ਸੇਰ ਅੰਨ ਪਕਾ ਕੇ ਹਜ਼ਾਰਾਂ ਨੂੰ ਛਕਾ ਦੇਣਾ ਅਤੇ ਸਿਧਿ=੧੮ ਪ੍ਰਕਾਰ ਦੀ ਸ਼ਕਤੀ

ਜਿਸ ਵਿੱਚ ਅੱਠੇ ਪ੍ਰਕਾਰ ਦੀ ਮੁਖ ਅਤੇ ੧੦ ਪ੍ਰਕਾਰ ਦੀ ਗਉਣ ਅਤੇ ਨਵ-ਨਿਧਿ=ਨੌਂ ਪ੍ਰਕਾਰ ਦੀ ਧਨ ਰਾਸੀ।] ਰਿਧੀਆਂ ਸਿਧੀਆਂ ਤੇ ਨਿਧੀਆਂ ਪ੍ਰਾਪਤ ਹੁੰਦੀਆਂ ਹਨ।

### **ਬਿਨਵੀਂਤ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥**

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਲੋਕ ਪ੍ਰਲੋਕ ਦੇ ਸਾਜਨ=ਮਿੱਤਰ ਜੋ ਸੰਤ ਜਨ ਹਨ ਉਹ ਵੱਡਿਆਂ ਭਾਗਾਂ ਕਰਕੇ ਪਾਇਅਹਿ=ਪ੍ਰਾਪਤ ਹੁੰਦੇ ਹਨ।

### **ਜਿਨੀ ਸਚੁ ਵਣੀਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥**

ਜਿਨ੍ਹਾਂ ਨੇ ਰਾਮ=ਵਾਹਿਗੁਰੂ ਦੀ ਕਿਰਪਾ ਨਾਲ ਹਰਿ ਜੀਉ=ਪ੍ਰਮੇਸ਼ਰ ਜੀ ਦੇ ਸੱਚ ਨਾਮ ਨੂੰ ਵਣੀਜਿਆ=ਖਰੀਦਿਆ ਹੈ ਉਹ ਪੂਰੇ ਸਾਹ ਹਨ।

### **ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥**

ਹਰਿ=ਵਾਹਿਗੁਰੂ ਜੀ ਦਾ ਦਿੱਤਾ ਹੋਇਆ ਉਹਨਾਂ ਦੇ ਪਾਸ ਬਹੁਤ ਹੀ ਖਜਾਨਾ ਹੈ। ਜੋ ਹਰਿ=ਪ੍ਰਮੇਸ਼ਰ ਜੀ ਦਾ ਕੀਰਤਨ ਕਰਕੇ ਉਹਨਾਂ ਨੇ ਰਾਮ ਦੀ ਪ੍ਰਾਪਤੀ ਦਾ ਲਾਹਾ=ਲਾਭ ਖੱਟਿਆ ਹੈ।

### **ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥**

ਜੋ ਪੁਰਸ਼ ਪ੍ਰਭ=ਵਾਹਿਗੁਰੂ ਪ੍ਰਮੇਸ਼ਰ ਦੇ ਪ੍ਰੇਮ ਨਾਲ ਰਾਤਿਆ=ਤਦਾਕਾਰ ਹੋਇਆ ਹੈ ਉਸਨੂੰ ਕਾਮ ਕ੍ਰੋਧ ਅਤੇ ਲੋਭ ਆਦਿਕ ਕਦੇ ਵੀ ਬਿਆਪੈ=ਵਿਆਪਦਾ ਅਰਥਾਤ ਲਗਦਾ ਨਹੀਂ ਹੈ।

### **ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੀਂਗਿ ਮਾਤਿਆ ॥**

ਜੋ ਪੁਰਸ਼ ਰਾਮ ਦੇ ਪ੍ਰੇਮ ਵਿਚ ਮਾਤਿਆ=ਮਸਤ ਹੋਇਆ ਹੈ ਉਹ ਇਕ ਨੂੰ ਜਾਣਦਾ ਹੈ ਅਤੇ ਇਕ ਦਾ ਹੀ ਭਾਣਾ ਮੰਨਦਾ ਹੈ।

### **ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥**

ਜੋ ਸੰਤਾਂ ਦੀ ਚਰਣੀ ਲੱਗ ਕੇ ਗੁਰੂ ਦੀ ਸ਼ਰਣੀ ਪਏ ਹਨ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਮਿਲਣ ਦਾ ਓਮਾਹਾ=ਉਤਸ਼ਾਹ ਹੁੰਦਾ ਹੈ।

### **ਬਿਨਵੀਂਤ ਨਾਨਕੁ ਜਿਨ ਨਾਮੁ ਪਲੈ ਸੋਈ ਸਚੇ ਸਾਹਾ ॥੩॥**

ਸਤਿਗੁਰੂ ਜੀ ਫਰਮਾਉਂਦੇ ਹਨ ਕਿ ਜਿਨ੍ਹਾਂ ਦੇ ਬੁਧ ਰੂਪ ਪੱਲੇ ਵਿਚ ਨਾਮ ਰੂਪ ਵੱਖਰ (ਧਨ) ਹੈ ਉਹੀ ਸਚੇ ਸਾਹਾ-ਸਾਹੁਕਾਰ ਹਨ।

ਯਥਾ— ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੁਰਾ ਸਾਹਾ

[ਧਨਾਸਰੀ ਮ: ੫, ਅੰਗ ੬੮੦]

### **ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਉਸ ਹਰਿ=ਵਾਹਿਗੁਰੂ ਜੀ ਨੂੰ ਸਿਮਰਣਾ ਕਰੋ ਜਿਸ ਰਾਮ=ਪ੍ਰਮੇਸ਼ਰ ਦੀ ਕਲ=ਸ਼ਕਤੀ ਨੇ ਸਾਰੀ ਦੁਨੀਆਂ ਮਰਿਆਦਾ ਵਿਚ ਧਾਰੀ=ਟਿਕਾਈ ਹੋਈ ਹੈ।

## ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥

ਉਹ ਹਰਿ=ਵਾਹਿਗੁਰੂ ਸ੍ਰਿਸ਼ਟੀ ਦੇ ਕਰਤਾ=ਕਰਣ ਵਾਲਾ ਪੁਰਖੁ=ਵਿਆਪਕ ਵਾ: ਪੁ=ਨਰਕਾਂ ਤੋਂ ਰਖੁ=ਰੱਖਿਆ ਕਰਨ ਵਾਲਾ। ਮੁਰਾਰੀ-ਮੁਰ ਦੈਂਤ ਦਾ ਆਰੀ ਦੁਸ਼ਮਣ ਵਾ: ਮੁਰ-ਅਗਿਆਨ ਦਾ ਆਰੀ=ਦੁਸ਼ਮਣ ਐਸਾ ਰਾਮ ਗੁਰਮੁਖਾਂ ਦੇ ਮਨ ਵਿਚੋਂ ਨ ਵੀਸਰੈ=ਭੁਲਦਾ ਨਹੀਂ ਹੈ।

## ਦੁਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥

ਜਿਨ੍ਹਾਂ ਗੁਰਮੁਖਾਂ ਨੇ ਹਰਿ=ਪਾਪਾਂ ਦੇ ਹਰਣ ਭਾਵ ਨਾਸ ਕਰਨ ਵਾਲੇ ਹਰਿ=ਵਾਹਿਗੁਰੂ ਨਾਮ ਨੂੰ ਧਿਆਉਣਾ ਕੀਤਾ ਹੈ ਉਹਨਾਂ ਨੂੰ ਕੋਈ ਦੁਖ=ਜੰਮਣ ਮਰਨ ਦਾ ਰੋਗੁ=ਹਉਮੈਂ ਦਾ ਭਉ=ਜਮਾਂ ਦਾ ਡਰ ਵਿਆਪੈ=ਲਗਦਾ ਨ=ਨਹੀਂ।

## ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥

ਜਿਨ੍ਹਾਂ ਪੁਰਸ਼ਾਂ ਨੇ ਪੂਰਬਿ=ਪਿਛਲੇ ਲਿਖੇ ਹੋਏ ਕਰਮਾਂ ਦਾ ਫਲ ਨਾਮ ਪਾਇਆ ਹੈ ਉਹ ਸੰਤਾਂ ਦੀ ਪ੍ਰਸਾਦਿ=ਕਿਰਪਾ ਨਾਲ ਸੰਸਾਰ ਸਮੁੰਦਰ ਤੋਂ ਤਰੇ ਹਨ।

- ਯਥਾ— ੧. ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ [ਰਾਮਕਲੀ ਮਹਲਾ ੫, ਅੰਗ ੯੨੯]  
 ੨. ਸੰਤਸੰਗਿ ਮਿਲਿ ਸਾਗਰੁ ਤਰੀਐ । [ਮਾਰੂ ਮਹਲਾ ੫, ਅੰਗ ੧੦੮੦]  
 ੩. ਸਾਧੁ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥ [ਮਾਝ ਮਹਲਾ ੫, ਅੰਗ ੧੦੮]  
 ੪. ਸਾਧਸੰਗਿ ਅਗਨਿ ਸਾਗਰੁ ਤਰਹੁ ॥ [ਗਉੜੀ ਮਹਲਾ ੫, ਅੰਗ ੨੯੫]  
 ੫. ਸਾਧਸੰਗਿ ਤਰੇ ਭੈ ਸਾਗਰੁ ॥ [ਸੂਹੀ ਮਹਲਾ ੫, ਅੰਗ ੭੪੪]

## ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥

ਜਿਨ੍ਹਾਂ ਨੂੰ ਅਪਾਰੀ=ਪਾਰਾਵਾਰ ਤੋਂ ਰਹਿਤ ਪੁਰਖੁ=ਅਕਾਲ ਪੁਰਖ ਵਾਹਿਗੁਰੂ ਮਿਲਿਆ ਹੈ ਉਹਨਾਂ ਦੇ ਮਨ ਵਿਚ ਤ੍ਰਿਸ਼ਨਾਂ ਦੀ ਅਗਨ ਬੁਝਣ ਤੋਂ ਸ਼ਾਂਤੀ ਆਈ ਹੈ ਅਤੇ ਅਨੰਦ ਦੀ ਵਧਾਈ ਵਜੀ=ਪ੍ਰਗਟ ਹੋਈ ਹੈ।

## ਬਿਨਵੀਂਤ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਸਭ ਨੂੰ ਹਰਿ=ਹਰਿਆਂ ਭਰਿਆਂ ਕਰਨ ਵਾਲੇ ਹਰਿ=ਵਾਹਿਗੁਰੂ ਦਾ ਸਿਮਰਣ ਕਰਕੇ ਹੀ ਸਾਡੀ ਮੁਕਤੀ ਰੂਪ ਇੱਛਾ, ਪੁੰਨੀ=ਪੂਰੀ ਹੋਈ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੨੦

[ਆਦਿ ਅੰਗ ੫੪੫]

**ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ  
ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ  
ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ  
ਨਿਹਚਲ ਉਚ ਅਗਮ ਅਪਾਰੇ ॥ ਬਿਨਵੀਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ  
ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥  
ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ  
ਗੁਣੁ ਅਉਗੁਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ  
ਚਾਤ੍ਰਿਕੁ ਹਰਿ ਬੁੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੇ ਪੀਉ ਹਰਿ ਹਰਿ  
ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ  
ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨੰਦਿਨੁ ਸਦਾ ਸਾਚਾ ਸਰਥ ਗੁਣ ਜਗਦੀਸਰੈ ॥ ਅਗਣਤ ਉਚ  
ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੀਤਿ ਨਾਨਕ ਮੇਰੀ ਇਛੁ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥  
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ  
॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ  
ਚਿਤਵੀਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੀਨ ਲਾਏ ਪ੍ਰਭ ਉਚ ਅਗਮ ਅਪਾਰੇ ॥  
ਬਿਨਵੀਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥**

### ਬਿਹਾਗੜਾ ਮਹਲਾ ੫ ॥

ਬਿਹਾਗੜੇ ਰਾਗ ਵਿੱਚ ਗੁਰੂ ਅਰਜਨ ਸਾਹਿਬ ਪਰਮ ਪਵਿੱਤਰ ਉਪਦੇਸ਼ ਬਖਸ਼ ਰਹੇ ਹਨ।

### ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥

ਹੇ ਪ੍ਰਾਣਾਂ ਦੇ ਅਧਾਰੇ=ਆਸਰੇ ਰੂਪ ਪ੍ਰਭ=ਰੱਖਿਅਕ ਰਾਮ=ਰਮੇ ਹੋਏ ਵਾਹਿਗੁਰੂ ਆਪ ਜੀ ਨੂੰ ਸੰਤ=ਸ਼ਾਂਤ ਆਤਮਾ ਵਾਲੇ ਸੰਤ ਜਨ ਖੋਜਤ=ਢੂੰਢਦੇ ਫਿਰਹਿ=ਫਿਰਦੇ ਹਨ।

### ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

ਹੇ ਪਿਆਰੇ ਰਾਮ=ਵਾਹਿਗੁਰੂ ਆਪ ਜੀ ਦੇ ਮਿਲੇ ਤੋਂ ਬਿਨਾਂ ਤਨ=ਬਲ ਖੀਨ=ਨਾਸ ਭਇਆ=ਹੋ ਗਿਆ ਹੈ।

### ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥

ਹੇ ਪ੍ਰਭ=ਮਾਲਕ! ਕਿਰਪਾ ਦ੍ਰਿਸ਼ਟੀ ਧਾਰੇ=ਧਾਰ ਕੇ ਮਿਲਣਾ ਕਰੋ। ਦ੍ਰਿਸ਼ਟੀ ਕਰਕੇ ਆਪਣੇ ਸਰੂਪ ਰੂਪ ਲੜਿ=ਪੱਲੇ ਨਾਲ ਲਗਾ ਲੈਣਾ ਕਰੋ।

### ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥

ਹੇ ਸੁਆਮੀ=ਮਾਲਕ! ਆਪਣਾ ਨਾਮ ਚਿੰਤਨ ਕਰਨਾ ਦੇਉ ਤਾਂਕਿ ਹਰ ਸਮੇਂ ਚਿੰਤਨ ਕਰਦਾ ਰਹਾਂ। ਹੇ ਹਰਿ=ਵਾਹਿਗੁਰੂ ਆਪ ਜੀ ਦਾ ਦਰਸ=ਦਰਸ਼ਨ ਵੇਖਣ ਕਰਕੇ ਹੀ ਜਿਉਣਾ ਹੁੰਦਾ ਹੈ।

### ਸਮਰਥ ਪੂਰਨ ਸਦਾ ਨਿਹਚਲ ਉਚ ਅਗਮ ਅਪਾਰੇ ॥

ਆਪ ਸਰਬ ਕਲਾ ਸਮਰਥ ਸੁਭ ਗੁਣਾਂ ਕਰਕੇ ਪੂਰਨ ਨਿਹਚਲ=ਜੋ ਕਦੇ ਵੀ ਚਲਾਏਮਾਨ ਨਹੀਂ ਹੁੰਦੇ ਉਚ=ਸਭ ਤੋਂ ਉਚੇ ਹੋ ਅਗਮ=ਮਨ ਦੀ ਗਮਤਾ ਅਤੇ ਅਪਾਰੇ=ਪਾਰਾਵਾਰ ਤੋਂ ਸਦਾ ਰਹਿਤ ਹੋ।

### ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਸਤਿਗੁਰੂ ਜੀ ਬਿਨਵੰਤ=ਕਥਨ ਕਰਦੇ ਹਨ, ਹੇ ਪ੍ਰਾਣਾਂ ਦੇ ਪਿਆਰੇ ਵਾਹਿਗੁਰੂ ਆਪ ਕਿਰਪਾ ਧਾਰ ਕੇ ਮੈਨੂੰ ਆ ਕੇ ਮਿਲੋ।

### ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥

ਰਾਮ=ਵਾਹਿਗੁਰੂ ਦੇ ਚਰਨਾਂ ਨੂੰ ਵੇਖਣ ਦੇ ਵਾਸਤੇ ਅਨੇਕਾਂ ਜਪ ਤਪ ਤੇ ਬਰਤ ਕੀਤੇ ਹਨ।

### ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥

ਹੇ ਰਾਮ=ਵਾਹਿਗੁਰੂ ਆਪ ਜੀ ਦੀ ਸ਼ਰਨ ਗ੍ਰਹਿਣ ਕੀਤੇ ਤੋਂ ਬਿਨਾਂ ਕਿਸੇ ਸਾਧਨ ਦੇ ਨਾਲ ਭੀ ਤਪਤਿ=ਤਪਸ਼ ਬੁਝੈ=ਬੁਝਦੀ ਨ=ਨਹੀਂ ਹੈ।

### ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥

ਹੇ ਪ੍ਰਭ=ਵਾਹਿਗੁਰੂ! ਤੇਰੀ ਸਰਣਿ=ਸ਼ਰਨ ਵਿਚ ਆਇਆ ਹਾਂ ਆਪ ਮੇਰੀ ਮੋਹ ਦੀ ਪਈ ਹੋਈ ਬੇੜੀ ਨੂੰ ਕਾਟਿ=ਕਟ ਕੇ ਸੰਸਾਰ ਸਾਗਰੁ=ਸਮੁੰਦਰ ਤੋਂ ਤਾਰਨਾ ਕਰੋ। ਵਾ: ਜਨਮ ਮਰਨ ਰੂਪ ਬੇੜੀ ਨੂੰ ਵਾ ਅਗਿਆਨ ਰੂਪ ਬੇੜੀ ਨੂੰ ਕੱਟ ਕੇ ਸੰਸਾਰ ਸਮੁੰਦਰ ਤੋਂ ਤਾਰਨਾ ਕਰੋ ਜੀ।

ਯਥਾ— ੧. ਕਾਟੀ ਬੇਰੀ ਪਗਹੁ ਤੇ ਗੁਰਿ ਕੀਨੀ ਬੰਦਿ ਖਲਾਸੁ ॥ [ਮਾਰੂ ਮ: ੫, ਅੰਗ ੧੦੦੨]

੨. ਕਾਟਿ ਜੇਵਰੀ ਜਨ ਲੀਏ ਛਡਾਈ ॥ [ਪ੍ਰਭਾਤੀ ਮ: ੫, ਅੰਗ ੧੩੩੮]

੩. ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥ [ਬਿਲਾਵਲੁ ਮ: ੫, ਅੰਗ ੮੧੪]

੪. ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ [ਸੂਹੀ ਮ: ੫, ਅੰਗ ੭੮੩]

### ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗੁਣੁ ਨ ਬੀਚਾਰੀਐ ॥

ਮੈਂ ਅਨਾਥ=ਯਤੀਮ ਨਿਰਗੁਨਿ=ਸੁਭ ਗੁਣਾਂ ਤੋਂ ਰਹਿਤ ਹਾਂ ਅਤੇ ਮੈਂ ਕੁਝ ਜਪ ਤਪ ਕਰਨ ਨਹੀਂ ਜਾਣਦਾ, ਆਪ ਜੋ ਮੇਰਾ ਕੋਈ ਗੁਣ ਜਾਂ ਐਗੁਣ ਨਾ ਬੀਚਾਰਨਾ।

ਯਥਾ— ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗੁਣੁ ਨ ਬੀਚਾਰਹੁ ਕੋਈ ॥

[ਰਾਮਕਲੀ ਮ: ੫, ਅੰਗ ੮੮੨]

### ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥

ਹੇ ਦੀਨ=ਗਰੀਬਾਂ ਤੇ ਦਇਆਲ=ਦਇਆਲੂ ਗੋ=ਧਰਤੀ ਦੇ ਪਾਲ=ਪਾਲਕ ਪ੍ਰੀਤਮ=ਪਿਆਰੇ ਸਰਮਥ=ਸਰਬ ਸ਼ਕਤੀਵਾਨ ਆਪ ਸਭ ਕਾਰਨਾਂ ਦੇ ਕਰਨ ਵਾਲੇ ਹੋ।

ਯਥਾ— ੧. ਕਰਣ ਕਾਰਣ ਪ੍ਰਭੁ ਏਕੁ ਹੈ ਦੁਸਰ ਨਾਹੀ ਕੋਇ ॥

[ਗਉੜੀ ਮ: ੫, ਅੰਗ ੨੭੬]

੨. ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥

[ਮਾਝ ਮਃ ੨, ਅੰਗ ੧੪੮]

੩. ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥

[ਸਲੋਕ ਕਬੀਰ ਅੰਗ ੧੩੭੧]

**ਨਾਨਕ ਚਾੜ੍ਹਕ ਹਰਿ ਬੁੰਦ ਮਾਰੈ ਜਪਿ ਜੀਵਾ ਹਰਿ ਹਰਿ ਚਰਣਾ ॥੨॥**

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਵੇਂ ਪ੍ਰਤੱਖ ਪਪੀਹਾ ਹਰਿ ਬੁੰਦ=ਸੁਆਂਤੀ ਬੁੰਦ ਮੰਗਦਾ ਹੈ ਇਸੇ ਤਰ੍ਹਾਂ ਮੈਂ ਜਗਿਆਸੂ ਰੂਪ ਪਪੀਹਾ ਹਰੀ ਨਾਮ ਰੂਪ ਸ੍ਰਾਂਤੀ ਬੁੰਦ ਨੂੰ ਮੰਗਦਾ ਹਾਂ ਅਤੇ ਹਰਿ ਹਰਿ ਨਾਮ ਨੂੰ ਜਪਕੇ ਚਰਣਾਂ ਦਾ ਧਿਆਨ ਧਰਕੇ ਜਿਉਂਦਾ ਹਾਂ।

**ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥**

ਨਾਮ ਅੰਮ੍ਰਿਤ ਦਾ ਸਰੋਵਰ ਜੋ ਸਤਸੰਗ ਹੈ ਉਸ ਵਿਚੋਂ ਹਰਿ ਹਰਿ ਰਾਮ=ਵਾਹਿਗੁਰੂ ਪ੍ਰਮੇਸ਼ਰ ਦੇ ਨਾਮ ਅੰਮ੍ਰਿਤ ਨੂੰ ਪੀਣਾ ਕਰੋ।

**ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥**

ਹੇ ਭਾਈ! ਸੰਤਾਂ ਦੇ ਸਤਸੰਗ ਵਿਚ ਮਿਲਕੇ ਜਪਿ=ਨਾਮ ਦਾ ਜਾਪ ਜਪਦਿਆਂ ਹੀ ਸਾਰੀਆਂ ਕਾਮਨਾਵਾਂ ਪੂਰੀਆਂ ਹੁੰਦੀਆਂ ਹਨ।

**ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥**

ਜਿਸ ਵਾਹਿਗੁਰੂ ਦੇ ਸਿਮਰਨ ਕਰਕੇ ਸਭ ਕਾਮਨਾ ਪੂਰੀਆਂ ਹੁੰਦੀਆਂ ਹਨ ਅਤੇ ਦੁਖ ਬਿਦੀਰਨ=ਨਾਸ ਹੁੰਦੇ ਹਨ ਉਸ ਹਰਿ=ਵਾਹਿਗੁਰੂ ਦਾ ਨਾਮ ਮੇਰੇ ਮਨ ਵਿਚੋਂ ਇਕ ਨਿਮਖ ਮਾਤਰ ਭੀ ਨਾ ਭੁਲੇ।

**ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥**

ਸਾਰੇ ਗੁਣਾਂ ਵਿਚ ਪੂਰਨ ਜਗਤ ਦੇ ਈਸ਼ਵਰ ਦਾ ਸੱਚਾ ਨਾਮ ਜਪਣ ਵਾਲੇ ਨੂੰ ਸਦਾ ਹੀ ਇਕ-ਰਸ ਅਨੰਦ ਬਣਿਆ ਰਹਿੰਦਾ ਹੈ।

**ਅਗਣਤ ਉਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥**

ਜੋ ਠਾਕੁਰ=ਮਾਲਕ ਅਗਣਤ=ਅਣਗਿਣਤ ਜਿਸ ਦੇ ਗੁਣ ਗਿਣੇ ਨਹੀਂ ਜਾਂਦੇ, ਵਾ ਜੋ ਗਿਣਤੀ ਮਿਣਤੀ ਤੋਂ ਰਹਿਤ ਹੈ ਅਪਾਰ=ਪਾਰਾਵਾਰ ਤੋਂ ਰਹਿਤ ਉਚ=ਉੱਚਾ ਠਾਕੁਰ=ਮਾਲਕ ਜਿਸਦਾ ਸਰੂਪ ਰੂਪ ਘਰ ਅਗਮ=ਮਨ ਬਾਣੀ ਦੀ ਗਮਤਾ ਤੋਂ ਰਹਿਤ ਹੈ।

**ਬਿਨਵੀਂਤ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥**

ਸਤਿਗੁਰੂ ਜੀ ਕਥਨ ਕਰਦੇ ਹਨ ਸ੍ਰੀ=ਸ਼ੋਭਾ ਰੰਗ=ਅਨੰਦ ਦੇ ਮਾਲਕ ਰਾਮਾ=ਪ੍ਰਮੇਸ਼ਰ ਦੇ ਮਿਲਣ ਕਰਕੇ ਮੇਰੀ ਇੱਛਾ ਪੂਰਨ ਹੋਈ ਹੈ।

**ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥**

ਰਾਮ=ਵਾਹਿਗੁਰੂ ਦੇ ਗੁਣ ਗਉਣ ਤੇ ਸੁਣਨ ਵਾਲੇ ਨੂੰ ਕਈ ਕੋੜ ਯੱਗਾਂ ਦਾ ਫਲ ਪ੍ਰਾਪਤ ਹੁੰਦਾ ਹੈ। ਪ੍ਰਮੇਸ਼ਰ ਗੁਣ ਗਉਣ ਤੇ ਸੁਣਨ ਵਾਲਿਆਂ ਦੀ ਤਾਂ ਚਰਨ ਸ਼ਰਣ ਵਿੱਚ ਜਾਣ ਦਾ ਫਲ ਅਸਮੇਧ ਜੱਗਾਂ ਤੋਂ ਵੀ ਸਿਰੋਮਣ

ਭਾਵ, ਬਹੁਤ ਉਤਮ ਮੰਨਿਆ ਹੈ।

ਯਥਾ— ੧. ਤੁਲਸੀ, ਸੰਤਨ ਕਉ ਮਿਲਣੇ ਜਾਈਐ, ਤਜ ਮਾਇਆ ਅਭਿਮਾਨ।

ਜਿਉ ਜਿਉ ਪਗ ਆਗੈ ਧਰੈ ਫਲ ਕੋਟਕ ਜਗ ਸਮਾਨ।

[ਤੁਲਸੀ ਜੀ]

੨. ਜਤ ਸਤ ਸੰਜਮ ਹੋਮ ਜਗ ਜਪੁ ਤਪੁ ਦਾਨ ਪੁੰਨ ਬਹੁਤੇਰੇ।

ਸਾਧਸੰਗਤਿ ਗੁਰ ਸਬਦ ਵਿਣੁ ਥਾਉ ਨ ਪਾਇਨਿ ਭਲੇ ਭਲੇਰੇ।

[ਭਾਈ ਗੁਰਦਾਸ ਵਾਰ-੫, ਪਉੜੀ ੭]

### ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥

ਹੇ ਭਾਈ! ਹਰਿ ਹਰਿ ਨਾਮ ਜਪਣ ਵਾਲੇ ਗੁਰਮੁਖ ਸਾਰੀਆਂ ਕੁਲਾਂ ਨੂੰ ਤਾਰ ਲੈਂਦੇ ਹਨ ਪਰ ਯੱਗ ਆਦਿਕ ਕਰਮ, ਕੁਲਾਂ ਨੂੰ ਨਹੀਂ ਤਾਰਦੇ। ਇਸ ਲਈ ਨਾਮ ਦਾ ਮਹਾਤਮ ਉੱਚਾ ਦਰਸਾਇਆ ਹੈ ਜਿਵੇਂ ਨਾਮ ਦੀ ਮਹਿਮਾ ਅਕੱਥ ਹੈ ਇਵੇਂ ਹੀ ਨਾਮ ਦੇ ਜਪਣ ਵਾਲਿਆ ਦੀ ਮਹਿਮਾ ਵੀ ਅਕੱਥ ਹੈ।

ਯਥਾ— ੧. ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥

[ਮਾਰੂ ਮਃ ੧, ਅੰਗ ੧੦੩੯]

੨. ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥

[ਭੈਰਉ ਮਃ ੩ ਅੰਗ ੧੧੩੨]

### ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

ਜੋ ਪ੍ਰਾਣਾਂ ਧਾਰੀ ਹਰਿ ਨਾਮੁ=ਵਾਹਿਗੁਰੂ ਨਾਮ ਨੂੰ ਜਪਤ=ਜਪਦਿਆਂ ਸੋਹੰਤ=ਸੁਭਾਇਮਾਨ ਹੁੰਦਾ ਹੈ। ਉਸ ਦੀ ਮਹਿਮਾ ਮੈਂ ਕਿਤ=ਕਿਸ ਤਰ੍ਹਾਂ ਗਨਾ=ਗਿਣ ਸਕਦਾ ਹਾਂ।

### ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥

ਹੇ ਪ੍ਰਾਣਾਂ ਦੇ ਪਿਆਰੇ ਹਰਿ=ਵਾਹਿਗੁਰੂ ਤੁਸੀਂ ਮੈਨੂੰ ਕਦੇ ਵੀ ਨਾ ਭੁਲੋ ਮੇਰਾ ਮਨ ਤੁਹਾਡੇ ਦਰਸ਼ਨਾਂ ਨੂੰ ਚਿਤਵੰਤਿ=ਲੋਚਦਾ ਹੈ।

### ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਉਚ ਅਗਮ ਅਪਾਰੇ ॥

ਹੇ ਸਾਰਿਆਂ ਤੋਂ ਉੱਚੇ ਅਗਮ=ਗਮਤਾ ਤੋਂ ਪਰੇ ਅਪਾਰੇ=ਪਾਰਾਵਾਰ ਤੋਂ ਰਹਿਤ ਪ੍ਰਭ=ਵਾਹਿਗੁਰੂ! ਜਿਸ ਵੇਲੇ ਮੇਰੇ ਚੰਗੇ ਦਿਨ ਆਏ ਤਾਂ ਆਪ ਜੀ ਨੇ ਗਹਿ=ਪਕੜ ਕੇ ਕੰਠਿ=ਗਲ ਲਾਏ=ਲਾ ਲਿਆ ਹੈ।

### ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

ਸਤਿਗੁਰੂ ਜੀ ਬਿਨਵੰਤਿ=ਕਥਨ ਕਰਦੇ ਹਨ ਕਿ ਅੱਜ ਮੇਰਾ ਸਭ ਕੁਝ ਭਾਵ ਸੇਵਾ ਸਿਮਰਨ ਕੀਤਾ ਸਫਲੁ=ਸਹਿਤ ਫਲ ਦੇ ਭਾਵ ਗਿਆਨ ਫਲ ਦੇ ਸਹਿਤ ਹੋ ਗਿਆ ਹੈ। ਕਿਉਂਕਿ ਅਤਿ ਪਿਆਰੇ=ਵੱਡੇ ਪਿਆਰੇ ਵਾਹਿਗੁਰੂ ਜੀ ਆ ਕੇ ਮਿਲੇ ਹਨ।

ਵਾਹਿਗੁਰੂ ਜੀ ਨੂੰ ਵੱਡਾ ਪਿਆਰਾ ਇਸ ਲਈ ਕਿਹਾ ਹੈ ਉਸ ਦਾ ਪਿਆਰ ਬਿਨਾਂ ਸੁਆਰਥ ਤੋਂ ਹੈ ਸੱਚਾ ਤੇ ਸੁੱਚਾ ਹੈ, ਸੰਸਾਰ ਦੇ ਪਿਆਰ ਮੈਲੇ ਹਨ। ਮਤਲਬ ਲਈ ਹਨ। ਉਸਦੇ ਪਿਆਰ ਵਿਚੋਂ ਅਨੰਦ ਹੁੰਦਾ ਹੈ। ਸੰਸਾਰ ਦੇ ਪਿਆਰ ਵਿਚ ਅੰਤ ਨੂੰ ਨਿਰਾਸ਼ਤਾ ਤੇ ਗਮ ਪੈਦਾ ਹੁੰਦਾ ਹੈ। ਇਸ ਲਈ ਉਸ ਦਾ ਪਿਆਰ ਉੱਚਾ ਦੱਸਿਆ ਹੈ।

ਵਾਹਿਗੁਰੂ ਜੀ ਕ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥



ਮੁਖਵਾਕ ਨੰਬਰ ੨੧

[ਆਦਿ ਅੰਗ ੫੪੭]

**ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ  
 ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਲੈ ਬਿਨਾ ਗੋਬਿੰਦ ਨਾਮਾ ॥  
 ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥  
 ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ ਰਾਜਨ ਕਿਉ ਸੋਇਆ ਤੂ ਨੀਦ  
 ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਤੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ  
 ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ  
 ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ  
 ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ  
 ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ  
 ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੁਝੈ ਨਹ ਕਾਮ ਪੂਰਨ  
 ਗਿਆਨੇ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਰਹੋ ਅਪਨਾ  
 ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੁ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ  
 ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ  
 ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ  
 ਪਰਬੀਨਾ ॥੪॥੬॥੯॥**

### ਬਿਹਾਗੜਾ ਮਹਲਾ ੫ ਛੰਤ ॥

ਇਹ ਸ਼ਬਦ ਛੰਤ ਦੇ ਸਿਰਲੇਖ ਹੇਠ ਗੁਰੂ ਅਰਜਨ ਦੇਵ ਸਾਹਿਬ ਮਹਾਰਾਜ ਜੀ ਨੇ ਬਿਹਾਗੜੇ ਰਾਗ ਵਿੱਚ ਉਚਾਰਨ ਕੀਤਾ ਹੈ। ਇਸ ਸ਼ਬਦ ਦੀ ਉਥਾਨਕਾ ਵਿਚ ਵਿਦਵਾਨਾਂ ਦੀ ਰਾਇ ਵਖਰੀ ਵਖਰੀ ਹੈ, ਨਮੂਨੇ ਮਾਤ੍ਰ। ੧. ਟੀਕਾ ਫਰੀਦਕੋਟ, ਕਿਸੇ ਰਾਜੇ ਨੂੰ ਜੋ ਮੋਹ ਜਾਲ ਵਿਚ ਫਸਿਆ ਸੀ ਅਖੀਰੀ ਵਕਤ ਸਰੀਰ ਤਿਆਗਣ ਵੇਲੇ ਮੋਹ ਮਾਇਆ ਦੇ ਜਾਲ ਵਿਚੋਂ ਕਢਣ ਲਈ ਇਹ ਸ਼ਬਦ ਉਚਾਰਨ ਕੀਤਾ। ੨. ਪੰਡਤ ਨਰੈਣ ਸਿੰਘ ਜੀ ਦਾ ਇਹ ਵਿਚਾਰ ਹੈ ਕਿ ਕਿਸੇ ਰਾਜੇ ਨੂੰ ਜੀਅ ਦਾਨ ਦਿੱਤਾ ਹੈ ਅਤੇ ਮੋਹ ਜਾਲ ਤੋਂ ਛੁਡਾ ਕੇ ਜੀਵਨ ਬਖਸ਼ਿਆ। ੩. ਭਾਈ ਮਨੀ ਸਿੰਘ ਜੀ ਸੰਪ੍ਰਦਾਇ ਗਲੀ ਸਤੋਵਾਲੀ, ਸਕੇਤ ਮੰਡੀ ਵਾਲੇ ਰਾਜੇ ਦੇ ਪ੍ਰਥਾਇ ਦਸਿਆ ਹੈ। ੪. ਦਮਦਮੀ ਟਕਸਾਲ ਦੇ ਗਿਆਨੀ ਮਹਾਂਪੁਰਖ ਪਟੀ ਵਾਲੇ ਰਾਜੇ ਦੁਨੀ ਚੰਦ ਦੇ ਪ੍ਰਥਾਇ ਦਸ ਰਹੇ ਹਨ, ਇਸ ਲਈ ਕੋਈ ਸ਼ੰਕਾ ਦੀ ਲੋੜ ਨਹੀਂ, ਉਥਾਨਕਾ ਕਈ ਵਾਰ ਕਲਪੀ ਹੋਇਆ ਕਰਦੀ ਹੈ। ਵਿਦਵਾਨਾਂ ਦੇ ਵਿਚਾਰ ਨੂੰ ਠੀਕ ਜਾਂ ਗਲਤ ਦੋਨਾਂ ਗੱਲਾਂ ਤੋਂ ਉੱਪਰ ਉੱਠ ਕੇ ਇਕ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਕਿਸੇ ਮਾਇਆਧਾਰੀ ਸਖਸ਼ ਨੂੰ ਗੁਰੂ ਜੀ ਨੇ ਤਾਰਨ ਲਗਿਆਂ ਇਸ ਸ਼ਬਦ ਦੁਆਰਾ ਗਿਆਨ ਕਰਾਇਆ ਹੈ।

ਉਹ ਭਾਵੇਂ, ਮੰਡੀ ਸਕੇਤ ਵਾਲਾ ਰਾਜਾ ਸੀ ਜਾਂ ਦੁਨੀ ਚੰਦ ਸੇਠ ਪੱਟੀ ਵਾਲਾ ਸੀ ਭਾਵੇਂ ਦੂਜਾ ਤੀਜਾ ਕੋਈ ਵੀ ਸੀ, ਇਸ ਝੰਡ ਵਿਚ ਸਾਨੂੰ ਨਹੀਂ ਪੈਣਾ ਚਾਹੀਦਾ ਕੇਵਲ ਸ਼ਬਦ ਦੇ ਸਿਧਾਂਤ ਵੱਲ ਜਾਣਾ ਚਾਹੀਦਾ ਹੈ। ਇਕ ਮਾਇਆਧਾਰੀ ਹੁਕਮਰਾਨ ਜੋ ਧਰਮੀ ਰਾਜੇ ਦੇ ਨਾਂ ਨਾਲ ਪੁਕਾਰਿਆ ਜਾਂਦਾ ਸੀ। ਜਦੋਂ ਅੰਤ ਸਮੇਂ ਬੇਹੋਸ਼ੀ ਦੀ ਹਾਲਤ ਵਿਚ ਗਿਆ ਤਾਂ ਉਸਦੀ ਚੇਤਨਾਂ ਨੂੰ ਜਗਾ ਕੇ ਗਿਆਨ ਦਾ ਉਪਦੇਸ਼ ਦੇ ਰਹੇ ਹਨ।

### ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥

ਹੇ ਸ਼ੇਸ਼ਟ ਧਰਮ ਵਿਚ ਅੜੇ ਹੋਏ ਧਰਮੀ ਰਾਜੇ! ਤੂੰ ਇਸ ਵੇਲੇ ਸੁ=ਉਸ ਰਾਮ=ਵਾਹਿਗੁਰੂ ਦੇ ਨਾਮ ਨੂੰ ਬੋਲਿ=ਬੋਲਣਾ ਕਰ, ਤੂੰ ਪ੍ਰਮੇਸ਼ਰ ਦੇ ਨਾਮ ਵਲੋਂ ਮੋਨਿ=ਚੁਪ ਕਤ=ਕਾਹਤੋਂ (ਕਿਸ ਲਈ) ਧਾਰੀ=ਧਾਰਣ ਕੀਤੀ ਹੈ।

### ਤੂ ਨੇੜੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥

ਜਿੰਨੇ ਕੁ ਰਾਮ=ਵਾਹਿਗੁਰੂ ਦੀ ਮਾਇਆ ਦੇ ਬਿਉਹਾਰੀ=ਵਪਾਰ ਕਰਨ ਵਾਲੇ ਹਨ ਇਹ ਸਭ ਕੁਝ ਤੂੰ ਆਪਣੀਆਂ ਅੱਖਾਂ ਨਾਲ ਦੇਖ ਚੱਲਿਆ ਹੈਂ।

### ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥

ਹੇ ਰਾਜਨ! ਤੂੰ ਜ਼ਰਾ ਸੋਚ ਗੋਬਿੰਦ=ਪ੍ਰਮੇਸ਼ਰ ਦੇ ਨਾਮ ਤੋਂ ਬਿਨਾਂ ਤੇਰੇ ਸੰਗਿ=ਨਾਲ ਜਾਣ ਵਾਲੀ ਕੋਈ ਵਸਤੂ ਹੈ ?

### ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ ॥

ਦੇਸ=ਜਿਸ ਸਲਤਨਤ ਵਿਚ ਤੂੰ ਰਾਜ ਕਰਦਾ ਹੈਂ। ਉਹ ਮੁਲਕ ਵੇਸ=ਲਿਬਾਸ ਵਾ ਸ਼ੀਗਾਰ ਸੁਵਰਨ=ਸੋਨਾ ਰੂਪਾ=ਚਾਂਦੀ ਇਹ ਸਗਲ=ਸਾਰੇ ਕੰਮ ਉਣੇ=ਅਧੂਰੇ ਹਨ।

### ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥

ਪੁਤ੍ਰ=ਬੇਟਾ ਕਲਤ੍ਰ=ਇਸਤਰੀ ਦੁਨੀਆਂ ਦੀ ਸੋਭਾ=ਵਡਿਆਈ ਹਸਤ=ਹਾਥੀ ਘੋਰਿ=ਘੋੜੇ ਇਹ ਸਭ ਵਿਕਾਰੀ=ਦੁਖ ਰੂਪ ਹਨ ਇਹ ਸਾਰੇ ਸੰਗਿ=ਨਾਲ ਜਾਣ ਵਾਲੇ ਨਹੀਂ। ਅਥਵਾ ਜਿਨ੍ਹਾਂ ਕਰਕੇ ਮਨ ਵਿਕਾਰੀ ਹੋ ਰਿਹਾ ਹੈ ਐਸੇ ਪਰਵਿਰਤੀ ਦੇ ਪਸਾਰੇ ਜਾਲ ਰੂਪ ਹਨ। ਇਹਨਾਂ ਵਿਚੋਂ ਪ੍ਰਲੋਕ ਵਿਚ ਕੁਝ ਵੀ ਜੀਵ ਦੇ ਨਾਲ ਨਹੀਂ ਜਾਣਾ।

### ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥

ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਸਾਧ ਸੰਗਤ ਤੋਂ ਬਿਨਾਂ ਸਾਰੇ ਸੰਸਾਰੀ ਸੁਖ ਅਤੇ ਸੰਸਾਰੀ ਕਿਰਿਆ ਸਭ ਮਿਥਿਆ ਰੂਪ ਹਨ।

### ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥

ਹੇ ਰਾਜਨ! ਤੂੰ ਕਿਉਂ ਨੀਦ, ਭਰੇ=ਗੂੜੀ ਅਵਿਦਿਆ ਰੂਪ ਨੀਂਦ ਦੇ ਵਿਚ ਸੌਂ ਰਿਹਾ ਹੈ। ਗਿਆਨ ਅਵਸਥਾ ਵਿਚ ਜਾਗਦਾ ਕਿਉਂ ਨਹੀਂ।

### ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥

ਇਸ ਝੂਠੁ ਰੂਪ ਮਾਇਆ ਦੇ ਰੁਦਨੁ=ਰੋਣੇ ਨੂੰ ਕਿਤਨੇ ਹੀ ਬਿਲਲਾਹੀ=ਵਿਰਲਾਪ ਕਰ ਰਹੇ ਹਨ। ਪਰ ਰਾਮ ਦੀ ਪ੍ਰਾਪਤੀ ਤੋਂ ਬਿਨਾਂ ਸਭ ਵਿਅਰਥ ਹੈ।

### ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥

ਇਸ ਮਹਾਂ ਮੋਹਨ=ਮੋਹਣੀ ਮਾਇਆ ਦੇ ਵਾਸਤੇ ਕਿਤਨੇ ਹੀ ਬਿਲਲਾਹਿ=ਰੋਂਦੇ ਹਨ ਹਰਿ=ਵਾਹਿਗੁਰੂ ਦੇ ਨਾਮ ਜਪੇ ਤੋਂ ਬਿਨਾਂ ਕਿਸੇ ਨੂੰ ਸੁਖ ਪ੍ਰਾਪਤ ਨਹੀਂ ਹੋਣਾ।

### ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥

ਸਹਸ=ਹਜ਼ਾਰਾਂ ਪੁਰਸ਼ ਸਿਆਣਪ=ਸੂਝ ਬੂਝਤਾ ਅਤੇ ਉਪਾਵ=ਯਤਨ ਕਰਦੇ ਥੱਕ ਗਏ ਹਨ। ਜਿਥੇ ਜਾਣਾ ਚਾਹੁੰਦੇ ਹਨ ਤਹ=ਉਥੇ ਜਾਹੀ=ਜਾਂਦੇ ਹਨ ਪਰ ਸੁਖ ਕਿਤੇ ਵੀ ਨਹੀਂ ਮਿਲਦਾ।

### ਆਦਿ ਅੰਤੇ ਮਧਿ ਪੁਰਨ ਸਰਬਤ੍ਰ ਘਟਿ ਘਟਿ ਆਹੀ ॥

ਹੇ ਰਾਜਨ! ਜੋ ਪ੍ਰਭੂ, ਸੰਸਾਰ ਦੇ ਆਦਿ=ਸ਼ੁਰੂ ਵਿਚ ਮਧਿ=ਸੰਸਾਰ ਦੇ ਵਿਚਕਾਰ ਦਾ ਸਮਾਂ ਅੰਤੇ=ਨਾਸ ਔਰ ਸਰਬਤ੍ਰ=ਸਾਰਿਆਂ ਘਟਿ ਘਟਿ=ਘਟਾਂ ਘਟਾਂ ਭਾਵ ਸਰੀਰਾਂ-ਸਰੀਰਾਂ ਵਿਚ ਪਰੀਪੂਰਨ ਹੈ।

### ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥

ਸਤਿਗੁਰ ਜੀ ਕਥਨ ਕਰਦੇ ਹਨ ਕਿ ਜਿਨ੍ਹਾਂ ਨੂੰ ਸਤਸੰਗਤ ਵਿਚ ਜਾ ਕੇ ਉਸ ਵਾਹਿਗੁਰੂ ਦੇ ਨਾਮ ਨੂੰ ਜਪਿਆ ਹੈ ਉਹ ਪੁਰਸ਼ ਪਤਿ=ਇੱਜ਼ਤ ਨਾਲ ਪ੍ਰਲੋਕ ਰੂਪੀ ਘਰ ਨੂੰ ਜਾਂਦੇ ਹਨ।

### ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥

ਹੇ ਨਰਪਤਿ=ਰਾਜਨ! ਰਾਮ=ਵਾਹਿਗੁਰੂ ਦੇ ਨਾਮ ਤੋਂ ਬਿਨਾਂ ਸਿਆਣੇ ਸੇਵਕ ਜਾਣ ਕੇ ਗ੍ਰਹਿਓ=ਪਕੜਿਆ ਹੋਇਆ ਹੈ ਅਥਵਾ ਹੇ ਰਾਜਨ! ਤੂੰ ਜੋ ਜਾਣਦਾ ਹੈਂ ਕਿ ਮੇਰੇ ਗ੍ਰਹਿਓ=ਘਰ ਹਨ ਤੇ ਇਹ ਮੇਰੇ ਸੇਵਕ ਹਨ।

### ਸਰਪਰ ਵੀਛੜਣਾ ਮੋਹੇ ਪਛੁਤਾਣੇ ਰਾਮ ॥

ਇਹਨਾਂ ਤੋਂ ਸਰਪਰ=ਜ਼ਰੂਰ ਵਿਛੜਣਾ=ਵਿਛੜ ਜਾਣਾ ਹੈ ਰਾਮ=ਵਾਹਿਗੁਰੂ ਤੋਂ ਭੁਲੇ ਹੋਏ ਮੋਹ ਵਾਲੇ ਪੁਰਸ਼ ਅੰਤ ਨੂੰ ਪਸ਼ਚਾਤਾਪ ਕਰਦੇ ਹਨ।

### \*ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥

ਹਰਿਚੰਦਉਰੀ=ਗੰਧਰਬ ਨਗਰੀ ਵਰਗੇ ਜੋ ਝੂਠੇ ਪਦਾਰਥ ਹਨ ਇਹਨਾਂ ਨੂੰ ਦੇਖ ਕੇ ਤੂੰ ਭੁਲਿਆ ਹੋਇਆ ਹੈਂ ਇਹਨਾਂ ਦੀ ਅਸਥਿਤਿ=ਸਥਿਰਤਾ ਕਿਥੋਂ ਪਾਈਦੀ ਹੈ।

### ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥

ਹਰਿ=ਵਾਹਿਗੁਰੂ ਦੇ ਨਾਮ ਤੋਂ ਬਿਨਾਂ ਆਨ=ਹੋਰਨਾਂ ਕੰਮਾਂ ਵਿਚ ਰਚਨਾ=ਲੱਗਣਾ ਇਸ ਤਰ੍ਹਾਂ ਸੁੰਦਰ ਮਨੁੱਖਾਂ ਜਨਮ ਅਹਿਲਾ=ਨਿਸਫਲ ਗਵਾ ਲੈਣਾ ਹੈ।

### ਹਉ ਹਉ ਕਰਤ ਨ ਤ੍ਰਿਸਨ ਬੁਝੈ ਨਹ ਕਾਮ ਪੁਰਨ ਗਿਆਨੇ ॥

ਹੰਗਤਾ ਹੀ ਹੰਗਤਾ ਕਰਦਿਆਂ ਵਾ ਮੈਂ-ਮੈਂ ਕਰਦਿਆਂ ਪਦਾਰਥਾਂ ਦੀ ਤ੍ਰਿਸਨਾਂ ਬੁਝੈ=ਬੁਝਦੀ ਨਹੀਂ ਹੈ ਨਾ

\* ਨੋਟ—ਹਰਿਚੰਦਉਰੀ ਦੀ ਵਿਚਾਰ :—ਹਰੀਸ਼ ਚੰਦਰ ਪੁਰ, ਸੂਰਜ ਵੰਸੀ ਕੁਲ ਦਾ ੨੮ ਵਾਂ ਰਾਜਾ ਹਰੀਸ਼ ਚੰਦਰ ਜੋ ਸਤਵਾਦੀ ਤੇ ਸਤੀ ਸੀ ਉਹ ਸੁਰਗ ਤੋਂ ਡਿੱਗਦਾ ਨਗਰੀ ਸਮੇਤ ਅਕਾਸ਼ ਵਿਚ ਟਿਕ ਗਿਆ। ਅਕਾਸ਼ ਵਿਚ ਇਕ ਭ੍ਰਮ ਮਾਤਰ ਨਗਰੀ ਪ੍ਰਤੀਤ ਹੁੰਦੀ ਹੈ ਇਸੇ ਨੂੰ ਗੰਧਰਬ ਨਗਰੀ ਭੀ ਆਖਦੇ ਹਨ ਇਹ ਭ੍ਰਮ ਕਦੀ ਰਾਹੀ ਨੂੰ ਕਦੇ ਬਿਰਛਾਂ ਵਿਚ ਭੀ ਭਾਨ ਹੁੰਦਾ ਹੈ ਸਵੇਰੇ ਵਾ ਸੰਝ ਨੂੰ ਅਕਾਸ਼ ਦੇ ਕਿਸੇ ਹਿੱਸੇ ਵਿਚ ਵੀ ਬੱਝ ਜਾਂਦਾ ਹੈ ਭਾਵ ਭ੍ਰਮ ਮਾਤਰ ਹੈ। ਵਾਸਤਵ ਵਿਚ ਹਰਚੰਦਉਰੀ ਕੋਈ ਵਸਤੂ ਨਹੀਂ, ਕੇਵਲ ਮ੍ਰਿਗ ਤ੍ਰਿਸ਼ਨਾ ਦੀ ਤਰ੍ਹਾਂ ਹੁੰਦ ਵਿਚ ਖਿਆਲੀ ਰਚਨਾ ਹੈ। ਸਤਿਗੁਰਾਂ ਨੇ ਜਿਥੇ ਵੀ ਇਸ ਦਾ ਦ੍ਰਿਸ਼ਟਾਂਤ ਵਰਤਿਆ ਹੈ ਉਥੇ ਅਨਿਸਥਿਤਾ ਦਾ ਭਾਵ ਲਿਆ ਹੈ। ਜਿਵੇਂ ਮ੍ਰਿਗ ਤ੍ਰਿਸ਼ਨਾਂ ਦਾ ਜਲ ਪ੍ਰਤੀਤੀ ਮਾਤਰ ਹੈ ਇਸੇ ਤਰ੍ਹਾਂ ਇਹ ਦ੍ਰਿਸ਼ਟਾਂਤ ਮਿਥਿਆ ਸੰਸਾਰ ਨੂੰ ਸਿਧ ਕਰਨ ਵਾਸਤੇ ਹਨ।

ਹੀ ਕਾਮ=ਕਾਮਨਾ ਪੂਰੀ ਹੁੰਦੀ ਹੈ ਅਤੇ ਨਾ ਹੀ ਗਿਆਨ ਹੁੰਦਾ ਹੈ ਅਥਵਾ ਇਹ ਗਿਆਨੇ=ਜਾਣ ਲੈ ਕਿ ਹਉ=ਮੈਂ-ਮੈਂ ਕਰਦਿਆਂ ਤ੍ਰਿਸ਼ਨਾਂ ਰੂਪ ਅੱਗ ਭੀ ਨਹੀਂ ਬੁਝਦੀ ਅਤੇ ਕੰਮ ਵੀ ਪੂਰੇ ਨਹੀਂ ਹੁੰਦੇ।

### **ਬਿਨਵੀਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥**

ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਹਰਿ=ਵਾਹਿਗੁਰੂ ਦੇ ਨਾਮ ਜਪੇ ਤੋਂ ਬਿਨਾਂ ਕੇਤਿਆ=ਕਿਤਨੇ ਹੀ ਜੀਵ ਪਸ਼ਚਾਤਾਪ ਕਰਦੇ ਚਲੇ ਗਏ ਹਨ। ਸਤਿਗੁਰਾਂ ਦੇ ਅੰਮ੍ਰਿਤ ਬਚਨ ਸੁਣਨ ਦੇ ਨਾਲ ਜਦੋਂ ਰਾਜੇ ਦਾ ਅੰਤਸਕਰਣ ਸ਼ੁੱਧ ਹੋ ਗਿਆ ਤਾਂ ਗੁਰੂ ਸਾਹਿਬ ਜੀ ਨੇ ਅਖੀਰਲੀ ਪਉੜੀ ਉਚਾਰਨ ਕਰਦਿਆਂ ਕਿਹਾ :

### **ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥**

ਹੇ ਰਾਜਨ! ਰਾਮ=ਵਾਹਿਗੁਰੂ ਨੇ ਅਨੁਗ੍ਰਹੋ=ਕਿਰਪਾ ਧਾਰ ਕੇ ਤੈਨੂੰ ਆਪਣਾ ਦਾਸ ਕਰ ਲਿਆ ਹੈ।

### **ਭੁਜਾ ਗਹਿ ਕਾਢਿ ਲੀਓ ਸਾਧੁ ਸੰਗੁ ਦੀਨਾ ਰਾਮ ॥**

ਹੇ ਭਾਈ! ਰਾਮ=ਵਾਹਿਗੁਰੂ ਨੇ ਤੈਨੂੰ ਸੰਤਾਂ ਦਾ ਸਤਸੰਗ ਦੇ ਕੇ ਬੁੱਧੀ ਰੂਪ ਭੁਜਾ ਤੋਂ ਫੜ ਕੇ ਮੋਹ ਰੂਪੀ ਜਾਲ ਤੋਂ ਕੱਢ ਲਿਆ ਹੈ।

### **ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥**

ਸਾਧ ਸੰਗਤ ਨਾਲ ਮਿਲ ਕੇ ਜੋ ਹਰਿ=ਵਾਹਿਗੁਰੂ ਨਾਮ ਦੇ ਅਰਾਧਣ ਕਰਕੇ ਤੇਰੇ ਸਾਰੇ ਕਲਮਲ=ਪਾਪ ਅਤੇ ਦੁਖ ਜਲੇ=ਸੜ ਗਏ ਭਾਵ ਭਸਮ ਹੋ ਗਏ ਹਨ।

### **ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥**

ਸੁਦਾਨ=ਸ਼ੇਸ਼ਟ ਦਾਨ, ਸ਼ੁਭ ਕਿਰਿਆ ਅਤੇ ਧਰਮ ਆਦਿਕ ਜੋ ਮਹਾਂ ਵੱਡੇ ਸਾਧਨ ਹਨ ਉਹ ਪ੍ਰਲੋਕ ਦੇ ਰਸਤੇ ਵਿਚ ਤੇਰੇ ਸਾਥੀ ਹੋ ਕੇ ਚਲਣਗੇ।

### **ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥**

ਰਸਨਾ ਨਾਲ ਇਕ ਵਾਹਿਗੁਰੂ ਦੀ ਅਰਾਧਨਾ ਕਰ ਜਿਸ ਕਰਕੇ ਤੇਰਾ ਮਨ-ਤਨ ਨਾਮ ਵਿਚ ਭਿੱਜ ਜਾਵੇ।

### **ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥**

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਸਨੂੰ ਹਰਿ=ਵਾਹਿਗੁਰੂ ਆਪਣੇ ਨਾਲ ਮਿਲਾਉਂਦਾ ਹੈ ਉਹ ਸਾਰਿਆਂ ਗੁਣਾਂ ਨਾਲ ਪਰਬੀਨਾ=ਚਤੁਰ ਵਾ ਸਿਆਣਾ ਹੋ ਜਾਂਦਾ ਹੈ।

ਨੋਟ—ਸੰਸਕ੍ਰਿਤ ਵਿਚ ਇਸ ਦਾ ਸਰੂਪ ਪਰਬੀਣ ਹੈ ਜਿਸ ਦਾ ਅਰਥ ਹੈ=ਸਿਆਣਾ, ਪੂਰਨ ਗਿਆਨਵਾਨ।

ਵਾਹਿਗੁਰੂ ਜੀ ਕਾ ਖ਼ਾਲਸਾ ॥ ਵਾਹਿਗੁਰੂ ਜੀ ਕੀ ਫ਼ਤਹ ॥

ਮੁਖਵਾਕ ਨੰਬਰ ੨੨

[ਆਦਿ ਅੰਗ ੫੪੯]

**ਸਲੋਕ ਮ: ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮ: ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅਧੋ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੀਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੁਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੁੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤੁ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥**

**ਸਲੋਕ ਮ: ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥**

ਬਿਹਾਗੜੇ ਦੀ ਵਾਰ ਵਿੱਚ ਸਤਿਗੁਰੂ ਜੀ ਇਸ ਸ਼ਬਦ ਦੁਆਰਾ ਉਪਦੇਸ਼ ਦੇ ਰਹੇ ਹਨ ਕਿ ਜਿਸ ਦੇ ਮਨ ਵਿਚ ਗੁਰਾਂ ਦੀ ਪਰਤੀਤਿ=ਭਰੋਸਾ ਨਹੀਂ ਆਇਆ ਅਤੇ ਸਹਜਿ=ਸ਼ਾਂਤੀ ਸਰੂਪ ਪ੍ਰਮਾਤਮਾ ਵਿਚ ਭਾਉ=ਪ੍ਰੇਮ ਨਹੀਂ ਲੱਗਾ।

**ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥**

ਜਿਸ ਨੂੰ ਗੁਰਾਂ ਦੇ ਸਬਦੈ=ਉਪਦੇਸ਼ ਦਾ ਸਾਦੁ=ਅਨੰਦ ਨਹੀਂ ਆਇਆ। ਉਸ ਮਨ ਦੇ ਹਠ ਧਾਰਨ ਕਰਨ ਵਾਲੇ ਪੁਰਸ਼ ਨੂੰ ਗੁਣ ਗਾ ਕੇ ਵੀ ਕੋਈ ਲਾਭ ਪ੍ਰਾਪਤ ਨਹੀਂ ਹੁੰਦਾ। ਉਸ ਦੇ ਗੁਣ ਗਾਉਣ ਦਾ ਕੀ ਲਾਭ ?

**ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਸੰਸਾਰ ਵਿਚ ਆਇਆ ਹੋਇਆ ਉਸ ਮਨੁੱਖ ਦਾ ਪਰਵਾਣੁ=ਪਰਵਾਣਨੀਕ ਹੈ ਜਿਹੜਾ ਗੁਰਮੁਖਿ=ਮੁਖੀ ਗੁਰੂ ਸਾਹਿਬ ਦੁਆਰਾ ਸਚ ਸਰੂਪ ਵਿਚ ਸਮਾ ਰਹਿੰਦਾ ਹੈ।

ਯਥਾ— ੧. ਆਇਆ ਸਫਲ ਤਾਹੁ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥

[ਗਉੜੀ ਮ: ੫, ਅੰਗ ੨੫੨]

੨. ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥

[ਵਡਹੰਸ ਮ: ੫, ਅੰਗ ੫੭੯]

### ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

ਮੂੜਾ=ਮੂਰਖ ਵਾ ਮੂੜ ਮੱਤ ਵਾਲਾ ਪੁਰਸ਼ ਆਪਣੇ ਆਪੇ ਦੀ ਪਹਿਚਾਣ ਨਹੀਂ ਕਰਦਾ ਕਿ ਮੇਰਾ ਸਰੂਪ ਕੀ ਹੈ ਸਗੋਂ ਕੋੜੇ ਬਚਨ ਆਖਿ=ਬੋਲ ਕੇ ਅਵਰਾ=ਹੋਰਨਾਂ ਦੇ ਮਨ ਨੂੰ ਦੁਖਾਏ=ਦੁਖਾਉਂਦਾ ਭਾਵ ਦੁਖੀ ਕਰਦਾ ਹੈ।

### ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

ਇਸ ਅੰਧੇ=ਅਗਿਆਨ ਵਿਚ ਜੋ ਮੁੰਢੈ=ਮੁੱਢ ਦੀ ਖੋਟੀ ਖਸਲਤਿ=ਆਦਤ ਵਾ ਵਾਦੀ ਨ ਗਈਆ=ਉਹ ਦੂਰ ਨਾ ਹੋਈ, ਜਿਸ ਕਰਕੇ ਵਾਹਿਗੁਰੂ ਤੋਂ ਵਿਛੁੜ ਕੇ ਜਮਾਂ ਦੀਆਂ ਚੋਟਾਂ ਖਾਂਦਾ ਹੈ।

### ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

ਸਤਿਗੁਰੂ ਦਾ ਡਰ ਧਾਰ ਕੇ ਕਾਮ ਕ੍ਰੋਧ ਆਦਿਕਾਂ ਨੂੰ ਭੰਨਿ=ਭੰਨਿਆ ਭਾਵ ਨਾਸ ਨਹੀਂ ਕੀਤਾ ਅਤੇ ਨਾ ਹੀ ਸੁਭ ਗੁਣਾਂ ਨੂੰ ਘੜਿਓ=ਘੜਿਆ ਭਾਵ ਬਣਾਉਣਾ ਕੀਤਾ ਹੈ ਅਥਵਾ ਸਤਿਗੁਰਾਂ ਦੇ ਡਰ ਨੂੰ ਧਾਰ ਕੇ ਮਨ ਨੂੰ ਵਿਕਾਰਾਂ ਵਲੋਂ ਭੰਨਿ=ਤੋੜ ਕੇ ਘੜਿਆ ਨਹੀਂ ਇਸ ਲਈ ਅੰਕਿ=ਸਰੂਪ ਵਿਚ ਸਮਾਏ=ਸਮਾਉਣ ਵਲੋਂ ਰਹੈ=ਰਹਿ ਗਿਆ ਹੈ।

### ਅਨਦਿਨੁ ਸਹਸਾ ਕਦੇ ਨ ਚੁਕੈ ਬਿਨੁ ਸਬਦੈ ਦੁਖੁ ਪਾਏ ॥

ਸਤਿਗੁਰਾਂ ਦੇ ਸਬਦੈ=ਉਪਦੇਸ਼ ਤੋਂ ਜੋ ਵਾਂਝੇ ਹਨ ਉਹਨਾਂ ਦਾ ਸਹਸਾ=ਭਰਮ ਦੂਰ ਨਹੀਂ ਹੁੰਦਾ, ਇਸ ਲਈ ਅਨਦਿਨੁ=ਰਾਤ ਦਿਨ ਦੁਖ ਪਾਉਂਦੇ ਹਨ।

### ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

ਕਾਮ, ਕ੍ਰੋਧ, ਅਤੇ ਲੋਭ ਆਦਿਕਾਂ ਦਾ ਸਮੁਦਾਇ ਇਸ ਸਰੀਰ ਅੰਤਰਿ=ਵਿਚ ਸਬਲਾ=ਸ+ਬਲਾ=ਸਹਿਤ ਬਲ ਦੇ ਹੈ ਇਸ ਲਈ ਨਿਤਾਪ੍ਰਤੀ ਧੰਧਾ=ਵਿਵਹਾਰ ਕਰਦਿਆਂ ਹੀ ਸਾਰਾ ਸਮਾਂ ਵਿਹਾਏ=ਬਤੀਤ ਹੁੰਦਾ ਹੈ।

### ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

ਚਰਣ=ਪੈਰ, ਕਰ=ਹਥ ਦੇਖਤ=ਨੇੜ ਵਾ ਅੱਖਾਂ ਸੁਣਿ=ਸੁਣਨ ਵਾ ਕੰਨ ਅਤੇ ਦਿਹ=ਦਿਨ ਮੁਕੇ=ਖਤਮ ਹੋ ਗਏ ਨੇੜੈ=ਨਜ਼ਦੀਕ ਹੱਥ, ਪੈਰ, ਅੱਖਾਂ, ਕੰਨ ਆਦਿਕ ਜੋ ਸਰੀਰ ਦੇ ਇੰਦਰੇ ਹਨ ਇਹ ਥੱਕ ਗਏ ਹਨ ਤੇ ਜੀਉਣ ਦੇ ਦਿਨ ਮੁਕ ਗਏ ਹਨ, ਅਤੇ ਮੌਤ ਦੇ ਦਿਨ ਨੇੜੈ=ਨਜ਼ਦੀਕ ਆਇਆ ਗਏ ਹਨ; ਅਥਵਾ ਮੌਤ ਦੇ ਦਿਨ ਆਇ ਮੁਕੇ=ਆ ਚੁੱਕੇ ਹਨ।

### ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

ਇਸ ਤੁਕ ਵਿਚ ਨਾਮੁ ਤੇ ਨਾਮਿ=ਨਾਮੀ ਦਾ ਸਾਂਝਾ ਵੀਚਾਰ ਆਇਆ ਹੈ, ਨਾਮ ਤੇ ਨਾਮੀ ਦਾ ਕੋਈ ਫ਼ਰਕ ਨਹੀ ਕਿਉਂਕਿ ਨਾਮ ਨਾਮੀ ਵਿਚ ਅਭੇਦ ਹੋਇਆ ਕਰਦਾ ਹੈ। ਨਾਮ ਉਹ ਸ਼ਕਤੀ ਹੈ ਜੋ ਨਾਮੀ ਨਾਲ ਮਿਲਾਉਣ ਵਾਲੀ ਹੈ ਨਾਮਿ=ਵਾਹਿਗੁਰੂ ਦਾ ਸੱਚਾ ਨਾਮ ਮੀਠਾ=ਪਿਆਰਾ ਨ=ਨਹੀਂ ਲਗਾ ਜਿਸ ਨਾਮ ਤੋਂ ਨੌਂ ਨਿਧੀਆਂ ਪ੍ਰਾਪਤ ਹੁੰਦੀਆਂ ਹਨ ਅਥਵਾ ਸੱਚਾ ਨਾਮ ਪਿਆਰਾ ਨਹੀਂ ਲੱਗਿਆ ਜਿਸ ਕਰਕੇ ਨਾਮੀ ਅਤੇ ਨੌਂ ਨਿਧੀਆਂ ਪ੍ਰਾਪਤ ਹੋਣੀਆਂ ਸੀ।

### ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

ਇਹ ਜੀਵ ਜਦੋਂ ਸੰਸਾਰ ਵਾਲੇ ਪਾਸੇ ਜੀਉਂਦਾ ਹੈ ਜੋ ਉਸ ਵਲੋਂ ਮਰ ਜਾਵੇ ਅਤੇ ਜਿਸ ਪਰਮੇਸ਼ਰ ਵਲੋਂ

ਮਰਿਆ ਹੈ ਉਸ ਪਾਸੇ ਜੀਵੇ ਤਾਂ ਮੋਖੰਤਰੁ=ਅੰਤਰੇ ਭੇਦ ਤੋਂ ਮੋਖ=ਛੁਟਕਾਰਾ ਪਾ ਲੈਂਦਾ ਹੈ।

**ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥**

ਇਹ ਪ੍ਰਾਣਾਂ ਧਾਰੀ ਜੀਵ ਨੇ ਧੁਰਿ=ਆਦਿ ਤੋਂ ਹੀ ਸ੍ਰੇਸ਼ਟ ਕਰਮਾਂ ਦਾ ਕਰਤਵ=ਕਰਣਾ ਨਹੀਂ ਪਾਇਆ।  
ਫਿਰ ਕਰਮਾਂ ਤੋਂ ਬਿਨਾਂ ਕੀ ਪਾਇਗਾ ?

**ਗੁਰ ਕਾ ਸਬਦੁ ਸਮਾਲਿ ਤੂ ਮੁੜੇ ਗਤਿ ਮਤਿ ਸਬਦੇ ਪਾਏ ॥**

ਹੇ ਮੂਰਖ! ਤੂ ਗੁਰਾਂ ਦੇ ਸਬਦੁ=ਉਪਦੇਸ਼ ਵਾ ਸਿਖਿਆ ਨੂੰ ਸੁਣ ਕੇ ਹਿਰਦੇ ਵਿਚ ਸਮਾਲਿ=ਸੰਭਾਲਣਾ ਕਰ  
ਕਿਉਂਕਿ ਗੁਰਾਂ ਦੀ ਸਿਖਿਆ ਕਰਕੇ ਹੀ ਤੂੰ ਮੁਕਤੀ ਦੇ ਸਾਧਨਾਂ ਨੂੰ ਮਤਿ=ਬੁੱਧੀ ਵਿਚ ਪਾਏ=ਪਾਵੇਂਗਾ।

**ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਸਤਿਗੁਰਾਂ ਦੇ ਉਪਦੇਸ਼ ਰੂਪ ਸਿਧਾਂਤ ਨੂੰ ਤਦ=ਤਾਂ ਹੀ ਪ੍ਰਾਪਤ ਕਰ  
ਸਕੇਂਗਾ ਜਾਂ=ਜਦੋਂ ਹਿਰਦੇ ਵਿਚੋਂ ਆਪੁ=ਹੰਕਾਰ ਨੂੰ ਗਵਾ ਦੇਵੇਂਗਾ।

**ਪਉੜੀ ॥ ਜਿਸ ਦੇ ਚਿਤਿ ਵਸਿਆ ਮੇਰਾ ਸੁਆਮੀ  
ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥**

ਜਿਸ ਪੁਰਸ਼ ਦੇ ਚਿਤਿ=ਅੰਤਸ਼ਕਰਣ ਵਿਚ ਮੇਰਾ ਸੁਆਮੀ=ਮਾਲਕ ਵਾ ਵਾਹਿਗੁਰੂ ਵਸਿਆ ਭਾਵ ਯਾਦ ਹੈ,  
ਉਸ ਪੁਰਸ਼ ਨੂੰ ਕਿਸੇ ਭੀ ਗੱਲ ਦਾ ਅੰਦੇਸਾ=ਸੰਸਾ ਕਿਉਂ ਹੋਵੇ ਭਾਵ ਨਹੀਂ ਕਰਨਾ ਚਾਹੀਦਾ।

**ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ  
ਕਿਵ ਨਿਮਖ ਘੜੀ ਮੁਹੁ ਮੋੜੀਐ ॥**

ਹਰਿ=ਵਾਹਿਗੁਰੂ ਜੋ ਸਾਰੀਆਂ ਗੱਲਾਂ ਦਾ ਸੁਖ ਦੇਣ ਵਾਲਾ ਹੈ ਉਸਨੂੰ ਧਿਆਇਦਿਆ=ਯਾਦ ਕਰਦਿਆਂ ਇਕ  
ਘੜੀ ਜਾਂ ਨਿਮਖ ਮਾਤਰ ਸਮਾਂ ਕਿਸ ਲਈ ਮੁੰਹ ਮੋੜਨਾ ਹੈ।

**ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ  
ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥**

ਜਿਨ੍ਹਾਂ ਨੇ ਹਰਿ=ਵਾਹਿਗੁਰੂ ਨਾਮ ਨੂੰ ਧਿਆਇਆ=ਸਿਮਰਿਆ ਹੈ ਉਸਨੂੰ ਸਾਰੇ ਕਲਿਆਣ=ਸੁਖ ਪ੍ਰਾਪਤ ਹੋਏ  
ਹਨ, ਇਸ ਲਈ ਨਿਤਾਪ੍ਰਤੀ ਸੰਤ ਜਨਾਂ ਦੀ ਸਤਸੰਗਤ ਵਿਚ ਜਾ ਕੇ ਬੈਠਣਾ ਕਰੀਏ ਅਤੇ ਮੁੱਖ ਨੂੰ ਭਜਨ ਸਿਮਰਨ  
ਵਿਚ ਜੋੜਨਾ ਕਰੀਏ।

**ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥**

ਹਰਿ=ਵਾਹਿਗੁਰੂ ਦੇ ਜੋ ਸੇਵਕ ਹੋ ਗਏ ਹਨ ਉਹਨਾਂ ਦੇ ਜੰਮਣ ਮਰਨ ਦੇ ਦੁਖ, ਪਦਾਰਥਾਂ ਦੀ ਇੱਛਾ ਰੂਪ  
ਭੁੱਖ, ਅਤੇ ਹਉਮੈ ਦਾ ਰੋਗ ਸਭਿ=ਸਾਰੇ ਗਏ=ਨਾਸ ਹੋ ਗਏ ਅਤੇ ਸੇਵਕ ਜਨਾਂ ਦੇ ਸਾਰੇ ਬੰਧਨ ਟੁੱਟ ਗਏ।

**ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ  
ਜਗਤੁ ਤਰਿਆ ਸਭੁ ਲੋੜੀਐ ॥੩॥**

ਹਰਿ=ਜੋ ਵਾਹਿਗੁਰੂ ਦੀ ਕਿਰਪਾ ਦ੍ਰਿਸ਼ਟੀ ਨਾਲ ਹਰੀ ਪ੍ਰਮੇਸ਼ਰ ਦਾ ਭਗਤ ਹੋਇਆ ਹੈ ਉਹਨਾਂ ਹਰੀ ਭਗਤ ਜਨਾਂ ਦਾ ਦਰਸ਼ਨ ਦੇਖਿਆਂ ਹੀ ਸਾਰਾ ਜਗਤ ਤਰਨਾ ਲੋੜੀਐ=ਚਾਹੁੰਦਾ ਹੈ।

### ਮੁੰਢੇ ਦੀ ਖਸਲਤਿ ਨਾ ਗਈਆ ਅਧਿ ਵਿਛੜਿ ਚੋਟਾ ਖਾਏ ॥

ਅਰਥ—ਸਤਿਗੁਰੂ ਜੀ ਆਖਦੇ ਹਨ ਕਿ ਜੋ ਮੁੰਢੇ=ਮੁਢ ਦੀ ਖਸਲਤਿ=ਆਦਤ ਨਹੀਂ ਜਾਂਦੀ ਉਹ ਗੁਰੂ ਵਾ-ਪ੍ਰਮੇਸ਼ਰ ਤੋਂ ਵਿਛੜ ਕੇ ਮੌਤ ਵਾਂ ਜਮਾਂ ਆਦਿ ਦੀਆਂ ਚੋਟਾਂ ਖਾਂਦੇ ਹਨ।

### ਸਾਖੀ ਮਲੂਕੇ ਚੌਧਰੀ ਦੀ—

ਗੁਰੂ ਅੰਗਦ ਸਾਹਿਬ ਜੀ ਦੇ ਸਮੇਂ ਖਡੂਰ ਸਾਹਿਬ ਵਿਚ ਇਕ ਚੌਧਰੀ ਮਲੂਕਾ ਰਹਿੰਦਾ ਸੀ। ਜੋ ਕਿ ਸ਼ਰਾਬੀ, ਕਬਾਬੀ, ਦੁਰਾਚਾਰੀ ਤੇ ਮਨ-ਮੱਤੀਆ ਸੀ। ਸਮਾਂ ਪਾ ਕੇ ਇਸਨੂੰ ਇਕ ਬਿਮਾਰੀ ਨੇ ਆ ਘੇਰਿਆ।

ਯਥਾ— ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥

[ਮਾਝ ਮ: ੫, ਅੰਗ ੧੩੫]

ਦੇ ਮਹਾਂ ਅਨੁਸਾਰ ਇਸ ਨੂੰ ਮਿਰਗੀ ਦਾ ਦੌਰਾ ਪੈਣਾ ਸ਼ੁਰੂ ਹੋ ਗਿਆ, ਜਿਸ ਤੋਂ ਇਹ ਬਹੁਤ ਤੰਗ ਹੋਇਆ। ਬਹੁਤ ਉਪਚਾਰ ਕੀਤੇ ਪਰ ਸਫਲ ਨਹੀਂ ਹੋ ਸਕਿਆਂ ਲੋਕਾਂ ਤੋਂ ਪੁੱਛਗਿੱਛ ਕੀਤੀ ਕਿ ਮੇਰੀ ਬਿਮਾਰੀ ਕਿਵੇਂ ਹਟ ਸਕਦੀ ਹੈ ਤਾਂ ਕੋਈ ਕੁਝ ਕਹਿ ਦਿੰਦਾ ਤੇ ਕੋਈ ਕੁਝ। ਕਈ ਦੇਵੀ ਦੇਵਤੇ ਧਿਆਏ ਮਨਾਏ ਪਰ ਕੋਈ ਫਾਇਦਾ ਨਹੀਂ ਹੋਇਆ। ਇਕ ਦਿਨ ਕਿਸੇ ਗੁਰੂ ਪਿਆਰੇ ਨੇ ਕਿਹਾ ਕਿ ਮਲੂਕਾ ਚੌਧਰੀ! ਤੂੰ ਤਾਂ ਇਵੇਂ ਹੈਂ ਜਿਵੇਂ ਨਦੀ ਦੇ ਕੰਢੇ ਕੋਈ ਪਿਆਸਾ ਮਰ ਗਿਆ ਹੋਵੇ। ਤੇਰੇ ਕੋਲ ਦੀਨ ਦੁਨੀ ਦੇ ਸ਼ਹਿਨਸ਼ਾਹ ਗੁਰੂ ਨਾਨਕ ਦੇਵ ਜੀ ਦੀ ਦੂਜੀ ਜੋਤ ਗੁਰੂ ਅੰਗਦ ਸਾਹਿਬ ਜੀ ਹਨ। ਲੋਕੀ ਦੂਰ-ਦੂਰ ਤੋਂ ਆ ਕਰਕੇ ਲਾਭ ਉਠਾਉਂਦੇ ਹਨ। ਤੂੰ ਕੋਲ ਰਹਿ ਕੇ ਵੀ ਕੁਝ ਪ੍ਰਾਪਤ ਨਹੀਂ ਕਰ ਸਕਿਆ। ਚੱਲ! ਗੁਰੂ ਕੋਲ ਬੇਨਤੀ ਕਰ ਉਹ ਤੇਰੇ ਦੁਖ ਨਾਸ ਕਰ ਦੇਣਗੇ। “ਗਉਂ ਭਨਾਵੇ ਜੋ ਭਾਵੇਂ ਗਿੱਲੇ ਹੀ ਹੋਣ” ਦੇ ਕਥਨ ਅਨੁਸਾਰ ਇਹ ਦੁਰਾਚਾਰੀ ਆਪਣੇ ਮਤਲਬ ਲਈ ਗੁਰੂ ਚਰਨਾਂ ਵਿਚ ਗਿਆ। ਗੁਰੂ ਜੀ ਨੇ ਪੁਛਿਆ ਚੌਧਰੀ ਜੀ! ਪਹਿਲੀ ਵਾਰ ਆਏ ਹੋ ਦੱਸੋ ਕੀ ਕਾਰਨ ਹੈ, ਤਾਂ ਕਹਿਣ ਲੱਗਾ ਤਪਾ ਜੀ! ਮੈਨੂੰ ਮਿਰਗੀ ਦਾ ਦੌਰਾ ਪੈਂਦਾ ਹੈ ਮੇਰੇ ਤੇ ਕ੍ਰਿਪਾ ਕਰੋ। ਗੁਰੂ ਜੀ ਕਹਿਣ ਲੱਗੇ, ਤੂੰ ਕਰਮ ਕੀ ਕਰਦਾ ਹੈਂ, ਖਾਂਦਾ ਪੀਂਦਾ ਕੀ ਹੈਂ। ਉਸਨੇ ਸੱਚ ਸੱਚ ਦਸ ਦਿੱਤਾ ਕਿ ਮੈਂ ਮਾਸ ਸ਼ਰਾਬ ਆਦਿ ਖਾਂਦਾ ਪੀਂਦਾ ਹਾਂ। ਗੁਰੂ ਜੀ ਨੇ ਚੌਧਰੀ ਨੂੰ ਖਾਣਾ ਸ਼ੁਧ ਅਤੇ ਹੱਕ ਹਲਾਲ ਦੀ ਕਮਾਈ ਕਰਨ ਲਈ ਕਿਹਾ ਤੇ ਖਾਸ ਕਰਕੇ ਸ਼ਰਾਬ ਬਾਰੇ ਮਨ੍ਹਾਂ ਕੀਤਾ ਕਿ ਜੇ ਤੂੰ ਅੱਜ ਤੋਂ ਸ਼ਰਾਬ ਪੀਣੀ ਛੱਡਦਾ ਹੈਂ ਤਾਂ ਮਿਰਗੀ ਤੈਨੂੰ ਛੱਡ ਦੇਵੇਗੀ। ਚੌਧਰੀ ਨੇ ਪ੍ਰਣ ਕੀਤਾ ਕਿ ਮੈਂ ਅੱਜ ਤੋਂ ਬਾਅਦ ਸ਼ਰਾਬ ਨਹੀਂ ਪੀਵਾਂਗਾ। ਸਤਿਗੁਰੂ ਜੀ ਕਹਿਣ ਲੱਗੇ ਕਿ ਜੇ ਤੂੰ ਬਚਨ ਦੀ ਉਲੰਘਣਾ ਕੀਤੀ ਤਾਂ ਮਿਰਗੀ ਫਿਰ ਤੇਰੇ ਕੋਲ ਆ ਜਾਵੇਗੀ, ਜੇ ਸ਼ਰਾਬ ਨਾ ਪੀਵੇਂਗਾ ਤਾਂ ਮੈਂ ਆਪਣੇ ਬਚਨਾਂ ਨਾਲ ਬੰਨ੍ਹਦਾ ਹਾਂ ਤੇਰੇ ਕੋਲ ਨਹੀਂ ਆਵੇਗੀ। ਕੁਝ ਸਮਾਂ ਤਾਂ ਸੁਖ ਨਾਲ ਲੰਘ ਗਿਆ ਤੇ ਚੌਧਰੀ ਬਚਨ ਤੇ ਪੱਕਾ ਰਿਹਾ, ਪਰ ਇਕ ਦਿਨ ਵਰਖਾ ਰੁੱਤੇ ਕਾਲੀਆਂ ਘਟਾਂ ਚੜ੍ਹ ਆਈਆਂ ਤੇ ਚੌਧਰੀ ਰਹਿ ਨਹੀਂ ਸਕਿਆ ਨੌਕਰ ਨੂੰ ਭੇਜ ਕੇ ਸ਼ਰਾਬ ਮੰਗਵਾਈ ਤੇ ਨਾਲ ਨਮਕੀਨ ਖਾਧਾ, ਜਦੋਂ ਸਰੂਰ ਜਿਹਾ ਆਇਆ ਤਾਂ ਹਵੇਲੀ ਤੇ ਚੜ੍ਹਕੇ ਜੋ ਗੁਰੂ ਅਸਥਾਨ ਦੇ ਕੋਲ ਹੀ ਸੀ ਉੱਚੇ-ਉੱਚੇ ਗੁਰੂ ਸਾਹਿਬ ਦਾ ਨਾਮ ਲੈ ਕੇ ਕਹਿਣ ਲੱਗਾ “ਤਪਾ, ਹਟਾਇਓ ਹੁਕਮ ਤੁਮਾਰਾ” ਕਿ ਮੈਂ ਪੀ ਲਈ ਹੈ ਐਸੇ ਸੁੰਦਰ ਮੌਸਮ ਵਿਚ ਰਹਿ ਨਹੀਂ ਸਕਿਆ। ਤਾਂ ਗੁਰੂ ਜੀ ਨੇ ਕਿਹਾ ਕਿ ਮਿਰਗੀ ਭੀ ਆਈ ਹੈ ਤੂੰ ਤਿਆਰ ਹੋ ਜਾ, ਇਹ ਤਾਂ ਸਿਰਫ ਮੇਰੇ ਬਚਨਾਂ ਦੀ ਬੰਨ੍ਹੀ ਹੋਈ ਸੀ ਤੇ ਉਸੀ ਸਮੇਂ ਮਿਰਗੀ ਦਾ ਦੌਰਾ ਪਿਆ ਤਾਂ ਚੌਧਰੀ ਹਵੇਲੀ ਤੋਂ ਸਿਰ ਪਰਨੇ ਹੇਠ ਡਿੱਗਾ ਤੇ ਉਸ ਦੇ ਡਿਗਦਿਆਂ ਹੀ ਧੌਣ ਟੁੱਟ ਗਈ ਤੇ ਮਰ ਗਿਆ। ਇਸ ਲਈ ਗੁਰੂ ਜੀ ਕਹਿੰਦੇ ਹਨ ਕਿ ਮੁੰਢ ਦੀ ਖਸਲਤ=ਆਦਤ ਨਹੀਂ ਜਾਂਦੀ ਤੇ ਚੌਧਰੀ ਨੇ ਗੁਰੂ ਸਾਹਿਬ ਤੋਂ ਵਿਛੜ ਕੇ ਮੌਤ ਦੀ ਚੋਟ ਖਾਧੀ ਤੇ ਜੋ ਗੁਰੂ ਤੋਂ ਆਪਣੀ ਮਨ ਦੀ ਆਦਤ ਕਰਕੇ ਵੇਮੁਖ ਹੁੰਦੇ ਹਨ ਉਹਨਾਂ ਦੀ ਅਜਿਹੀ ਹੀ ਹਾਲਤ ਹੁੰਦੀ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥